

ਸੋਰਠਿ ਮਹਲਾ ੫ ॥

Sorat'h, Fifth Mehl:

ਰਤਨੁ ਛਾਡਿ ਕਉਡੀ ਸੰਗਿ ਲਾਗੇ ਜਾ ਤੇ ਕਛੁ ਨ ਪਾਈਐ ॥

Forsaking the jewel, he is attached to the shell; nothing will come of it.

ਪੂਰਨ ਪਾਰਬ੍ਰਹਮ ਪਰਮੇਸੁਰ ਮੇਰੇ ਮਨ ਸਦਾ ਧਿਆਈਐ ॥੧॥

O my mind, meditate forever on the Perfect, Supreme Lord God, the Transcendent Lord. ||1||

ਸਿਮਰਹੁ ਹਰਿ ਹਰਿ ਨਾਮੁ ਪਰਾਨੀ ॥

Meditate in remembrance on the Name of the Lord, Har, Har, O mortal.

ਬਿਨਸੈ ਕਾਚੀ ਦੇਹ ਅਗਿਆਨੀ ॥ ਰਹਾਉ ॥

Your frail body shall perish, you ignorant fool. ||Pause||

ਮ੍ਰਿਗ ਤ੍ਰਿਸਨਾ ਅਰੁ ਸੁਪਨ ਮਨੋਰਥ ਤਾ ਕੀ ਕਛੁ ਨ ਵਡਾਈ ॥

Illusions and dream-objects possess nothing of greatness.

ਰਾਮ ਭਜਨ ਬਿਨੁ ਕਾਮਿ ਨ ਆਵਸਿ ਸੰਗਿ ਨ ਕਾਹੂ ਜਾਈ ॥੨॥

Without meditating on the Lord, nothing succeeds, and nothing will go along with you. ||2||

ਹਉ ਹਉ ਕਰਤ ਬਿਹਾਇ ਅਵਰਦਾ ਜੀਅ ਕੋ ਕਾਮੁ ਨ ਕੀਨਾ ॥

Acting in egotism and pride, his life passes away, and he does nothing for his soul.

ਧਾਵਤ ਧਾਵਤ ਨਹ ਤ੍ਰਿਪਤਾਸਿਆ ਰਾਮ ਨਾਮੁ ਨਹੀ ਚੀਨਾ ॥੩॥

Wandering and wandering all around, he is never satisfied; he does not remember the Name of the Lord. ||3||

ਸਾਦ ਬਿਕਾਰ ਬਿਖੈ ਰਸ ਮਾਤੋ ਅਸੰਖ ਖਤੇ ਕਰਿ ਫੇਰੇ ॥

Intoxicated with the taste of corruption, cruel pleasures and countless sins, he is consigned to the cycle of reincarnation.

ਨਾਨਕ ਕੀ ਪ੍ਰਭ ਪਾਹਿ ਬਿਨੰਤੀ ਕਾਟਹੁ ਅਵਗੁਣ ਮੇਰੇ ॥੪॥੧੧॥੨੨॥

Nanak offers his prayer to God, to eradicate his demerits. ||4||11||22||